

ਭੈਰਉ ਮਹਲਾ ੫ ॥ ਅਪਣੀ ਦਇਆ ਕਰੇ ਸੋ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਸਾਚ ਸਬਦੁ
ਹਿਰਦੇ ਮਨ ਮਾਹਿ ॥ ਜਨਮ ਜਨਮ ਕੇ ਕਿਲਵਿਖ ਜਾਹਿ ॥੧॥ ਰਾਮ ਨਾਮੁ ਜੀਅ ਕੇ ਆਧਾਰੁ ॥ ਗੁਰ
ਪਰਸਾਦਿ ਜਪਹੁ ਨਿਤ ਭਾਈ ਤਾਰਿ ਲਏ ਸਾਗਰ ਸੰਸਾਰੁ ॥੧॥ ਰਹਾਉ ॥ ਜਿਨ ਕਉ ਲਿਖਿਆ ਹਰਿ
ਏਹੁ ਨਿਧਾਨੁ ॥ ਸੇ ਜਨ ਦਰਗਹ ਪਾਵਹਿ ਮਾਨੁ ॥ ਸੁਖ ਸਹਜ ਆਨੰਦ ਗੁਣ ਗਾਉ ॥ ਆਗੈ ਮਿਲੈ
ਨਿਥਾਵੇ ਥਾਉ ॥ ੨ ॥ ਜੁਗਹ ਜੁਗੰਤਰਿ ਇਹੁ ਤਤੁ ਸਾਰੁ ॥ ਹਰਿ ਸਿਮਰਣੁ ਸਾਚਾ ਬੀਚਾਰੁ ॥ ਜਿਸੁ
ਲੜਿ ਲਾਇ ਲਏ ਸੋ ਲਾਗੈ ॥ ਜਨਮ ਜਨਮ ਕਾ ਸੋਇਆ ਜਾਗੈ ॥੩॥ ਤੇਰੇ ਭਗਤ ਭਗਤਨ ਕਾ ਆਪਿ
॥ ਅਪਣੀ ਮਹਿਮਾ ਆਪੇ ਜਾਪਿ ॥ ਜੀਅ ਜੰਤ ਸਭਿ ਤੇਰੈ ਹਾਥਿ ॥ ਨਾਨਕ ਕੇ ਪ੍ਰ ਭ ਸਦ ਹੀ ਸਾਥਿ
॥੪॥੧੬॥੨੯॥ {ਪੰਨਾ 1143-1144}

ਪਦਅਰਥ:- ਕਰੇ—(ਪਰਮਾਤਮਾ) ਕਰਦਾ ਹੈ। ਸੋ ਪਾਏ—ਉਹ (ਮਨੁੱਖ ਹਰਿ-ਨਾਮ) ਪ੍ਰਾਪਤ ਕਰ ਲੈਂਦਾ ਹੈ।
ਮੰਨਿ—ਮਨਿ, ਮਨ ਵਿਚ। ਸਾਚ ਸਬਦੁ—ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ। ਕਿਲਵਿਖ—(ਸਾਰੇ)
ਪਾਪ। ਜਾਹਿ—ਦੂਰ ਹੋ ਜਾਂਦੇ ਹਨ {ਬਹੁ-ਵਚਨ}।1।

ਜੀਅ ਕੇ—ਜਿੰਦ ਦਾ। ਆਧਾਰੁ—ਆਸਰਾ। ਪਰਸਾਦਿ—ਕਿਰਪਾ ਨਾਲ। ਭਾਈ—ਹੇ ਭਾਈ! ਸਾਗਰ—
ਸਮੁੰਦਰ।1। ਰਹਾਉ।

ਨਿਧਾਨੁ—ਖਜ਼ਾਨਾ। ਸੇ ਜਨ—ਉਹ ਬੰਦੇ {ਬਹੁ-ਵਚਨ}। ਮਾਨੁ—ਆਦਰ। ਸਹਜ—ਆਤਮਕ ਅਡੋਲਤਾ।
ਆਗੈ—ਪਰਮਾਤਮਾ ਦੀ ਹਜ਼ੂਰੀ ਵਿਚ।2।

ਜੁਗਹ ਜੁਗੰਤਰਿ—ਜੁਗਹ ਜੁਗ ਅੰਤਰਿ, ਹਰੇਕ ਜੁਗ ਵਿਚ। ਤਤੁ—ਅਸਲੀਅਤ। ਸਾਰੁ—ਤੱਤ, ਅਸਲੀਅਤ,
ਨਿਚੋੜ। ਸਾਚਾ—ਸਦਾ ਕਾਇਮ ਰਹਿਣ ਵਾਲਾ। ਲੜਿ—ਪੱਲੇ ਨਾਲ। ਜਾਗੈ—ਜਾਗ ਪੈਂਦਾ ਹੈ।3।

ਮਹਿਮਾ—ਵਡਿਆਈ, ਸ਼ੋਭਾ। ਆਪੇ—ਆਪ ਹੀ। ਜਾਪਿ—(ਤੂੰ) ਜਪਦਾ ਹੈ। ਸਭਿ—ਸਾਰੇ। ਹਾਥਿ—ਹੱਥ ਵਿਚ,
ਵੱਸ ਵਿਚ। ਪ੍ਰਭੂ—ਹੇ ਪ੍ਰਭੂ! ਸਦ—ਸਦਾ। ਸਾਥਿ—ਨਾਲ।4।

ਅਰਥ:- ਹੇ ਭਾਈ! ਪਰਮਾਤਮਾ ਦਾ ਨਾਮ (ਮਨੁੱਖ ਦੀ) ਜਿੰਦ ਦਾ ਆਸਰਾ ਹੈ। (ਇਸ ਵਾਸਤੇ) ਗੁਰੂ ਦੀ ਕਿਰਪਾ
ਨਾਲ (ਇਹ ਨਾਮ) ਸਦਾ ਜਪਿਆ ਕਰੋ, (ਪ੍ਰਭੂ ਦਾ ਨਾਮ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ।1। ਰਹਾਉ।

ਹੇ ਭਾਈ! (ਜਿਸ ਮਨੁੱਖ ਉੱਤੇ) ਪਰਮਾਤਮਾ ਆਪਣੀ ਮਿਹਰ ਕਰਦਾ ਹੈ, ਉਹ ਮਨੁੱਖ (ਹਰਿ-ਨਾਮ ਦਾ ਸਿਮਰਨ)
ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾ ਲੈਂਦਾ ਹੈ, ਉਹ ਮਨੁੱਖ ਸਦਾ-ਥਿਰ
ਪ੍ਰਭੂ ਦੀ ਸਿਫਤਿ-ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਆਪਣੇ ਮਨ ਵਿਚ ਟਿਕਾਈ ਰੱਖਦਾ ਹੈ (ਜਿਸ ਦੀ
ਬਰਕਤਿ ਨਾਲ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ।1।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉੱਤੇ ਪਰਮਾਤਮਾ ਨੇ ਇਸ ਨਾਮ-ਖਜ਼ਾਨੇ ਦੀ ਪ੍ਰਾਪਤੀ ਲਿਖੀ ਹੁੰਦੀ ਹੈ, ਉਹ ਮਨੁੱਖ
(ਨਾਮ ਜਪ ਕੇ) ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦੇ ਹਨ। ਹੇ ਭਾਈ! ਪਰਮਾਤਮਾ ਦੇ ਗੁਣ ਗਾਇਆ ਕਰੋ,
(ਗੁਣ ਗਾਵਣ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦੇ ਸੁਖ ਆਨੰਦ (ਪ੍ਰਾਪਤ ਹੁੰਦੇ ਹਨ), (ਜਿਸ ਮਨੁੱਖ ਨੂੰ
ਜਗਤ ਵਿਚ) ਕੋਈ ਜੀਵ ਭੀ ਸਹਾਰਾ ਨਹੀਂ ਦੇਂਦਾ, ਉਸ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।2।

ਹੇ ਭਾਈ! (ਜੁਗ ਕੋਈ ਭੀ ਹੋਵੇ) ਹਰੇਕ ਜੁਗ ਵਿਚ ਪਰਮਾਤਮਾ ਦਾ ਸਿਮਰਨ ਹੀ (ਆਤਮਕ ਜੀਵਨ ਜੀਉਣ ਦੀ)
ਸਹੀ ਵਿਚਾਰ ਹੈ (ਇਹ ਨਾਮ-ਸਿਮਰਨ ਹੀ ਜੀਵਨ-ਜੁਗਤਿ ਦਾ) ਤੱਤ ਹੈ ਨਿਚੋੜ ਹੈ। ਪਰ, ਜਿਸ ਮਨੁੱਖ ਨੂੰ
ਪਰਮਾਤਮਾ ਆਪ ਆਪਣੇ ਲੜ ਲਾ ਲੈਂਦਾ ਹੈ, ਉਹੀ ਲੱਗਦਾ ਹੈ, ਉਹੀ ਮਨੁੱਖ (ਮਾਇਆ ਦੇ ਮੋਹ ਦੀ ਨੀਂਦ ਵਿਚ)

ਅਨੇਕਾਂ ਜਨਮਾਂ ਦਾ ਸੁੱਤਾ ਹੋਇਆ ਜਾਗ ਪੈਂਦਾ ਹੈ।3।

ਹੇ ਪ੍ਰਭੂ! ਤੇਰੇ ਭਗਤ (ਤੇਰੇ ਸਹਾਰੇ ਹਨ), ਤੂੰ ਆਪ ਆਪਣੇ ਭਗਤਾਂ ਦਾ (ਸਦਾ ਰਾਖਾ ਹੈਂ)। (ਭਗਤਾਂ ਵਿਚ ਬੈਠ ਕੇ)
ਤੂੰ ਆਪ ਹੀ ਆਪਣੀ ਵਡਿਆਈ ਕਰਦਾ ਹੈਂ। ਹੇ ਨਾਨਕ ਦੇ ਪ੍ਰਭੂ! ਸਾਰੇ ਹੀ ਜੀਅ ਜੰਤ ਤੇਰੇ ਵੱਸ ਵਿਚ ਹਨ, ਤੂੰ ਸਭ
ਜੀਵਾਂ ਦੇ ਸਦਾ ਅੰਗ-ਸੰਗ ਰਹਿੰਦਾ ਹੈਂ।4। 16। 29।